



Punjab Government Gazette

EXTRAORDINARY

Published by Authority

CHANDIGARH, THURSDAY, MAY 27, 2021 (JYAISTHA 6, 1943 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ
(ਸਥਾਨਕ ਸਰਕਾਰ-3 ਸ਼ਾਖਾ)

ਅਧਿਸੂਚਨਾ

ਮਿਤੀ 27 ਮਈ, 2021

ਨੰ: 16/2/2021-4ਸਸ3/1036.—ਜਿਵੇਂ ਕਿ ਨਗਰ ਕੌਂਸਲ, ਤਲਵੰਡੀ ਭਾਈ ਵੱਲੋਂ “ਦੀ ਪੰਜਾਬ ਪਰੋਹਿਬੀਸ਼ਨ ਆਫ ਕਾਓ ਸਲਾਟਰ ਐਕਟ 1955” (15 ਆਫ 1956) ਦੀ ਧਾਰਾ 7 ਅਧੀਨ ਆਪਣੇ ਮਤਾ ਨੰ: 51 ਮਿਤੀ 20.11.2015 ਰਾਹੀਂ ਕਾਓ ਸੈਸ ਲਗਾਉਣਾ ਪ੍ਰਵਾਨ ਕੀਤਾ ਹੈ। ਇਸ ਦੇ ਸਬੰਧ ਵਿੱਚ ਅਖਬਾਰ ਰਾਹੀਂ ਜਨਤਕ ਸੂਚਨਾ ਪ੍ਰਕਾਸ਼ਿਤ ਕਰਵਾ ਕੇ ਆਮ ਜਨਤਾ ਪਾਸੋਂ ਇਤਰਾਜ਼ ਅਤੇ ਸੁਝਾਓ ਮੰਗੇ ਗਏ ਸਨ, ਇਤਰਾਜ਼ ਪ੍ਰਾਪਤ ਨਾ ਹੋਣ ਕਾਰਨ ਨਗਰ ਕੌਂਸਲ, ਤਲਵੰਡੀ ਭਾਈ ਵੱਲੋਂ ਮਤਾ ਨੰ: 95 ਮਿਤੀ 29.07.2016 ਨੂੰ ਫਾਈਨਲ ਨੋਟੀਫਿਕੇਸ਼ਨ ਕਰਾਉਣ ਲਈ ਮਤਾ ਪ੍ਰਵਾਨ ਕੀਤਾ ਗਿਆ।

2. ਇਸ ਲਈ ਹੁਣ “ਦੀ ਪੰਜਾਬ ਪਰੋਹਿਬੀਸ਼ਨ ਆਫ ਕਾਓ ਸਲਾਟਰ ਐਕਟ 1955” (15 ਆਫ 1956) ਦੀ ਧਾਰਾ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਘੋਸ਼ਣਾ ਕਰਦੇ ਹਨ ਕਿ ਨਗਰ ਕੌਂਸਲ, ਤਲਵੰਡੀ ਭਾਈ ਦੇ ਖੇਤਰ ਵਿਖੇ ਹੇਠ ਲਿਖੀਆਂ ਵਸਤਾਂ ਦੀ ਵਿਕਰੀ ਉੱਤੇ ਫੀਸ (ਕਾਓ ਸੈਸ) ਲਾਗੂ ਹੋਵੇਗਾ ਜਿਸ ਦੀਆਂ ਕੁਲੈਕਟਿੰਗ ਏਜੰਸੀਆਂ ਹੇਠਾਂ ਦਿਤੇ ਟੇਬਲ ਵਿੱਚ ਘੋਸ਼ਿਤ ਕੀਤੀਆਂ ਜਾਂਦੀਆਂ ਹਨ:—

ਲੜੀ ਆਈਟਮ ਦਾ ਨਾਮ ਨੰ:	ਪ੍ਰਤੀ ਆਈਟਮ ਫੀਸ (ਕਾਓ ਸੈਸ)	ਕੁਲੈਕਟਿੰਗ ਏਜੰਸੀ ਦਾ ਨਾਮ
1 ਤੇਲ ਟੈਂਕਰ ਪ੍ਰਤੀ ਚੱਕਰ	50/- ਰੁਪਏ	ਨਗਰ ਕੌਂਸਲ, ਤਲਵੰਡੀ ਭਾਈ
2 ਬਿਜਲੀ ਪ੍ਰਤੀ ਯੂਨਿਟ	2 ਪੈਸੇ	ਕਾਰਜਕਾਰੀ ਇੰਜੀਨੀਅਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਜ਼ੀਰਾ
3 ਸੀਮਿੰਟ ਪ੍ਰਤੀ ਬੈਗ	01/- ਰੁਪਏ	ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਫਿਰੋਜ਼ਪੁਰ
4 ਮੈਰਿਜ ਪੈਲਿਸ ਏ.ਸੀ. ਪ੍ਰਤੀ ਫੰਕਸ਼ਨ	500/- ਰੁਪਏ	ਨਗਰ ਕੌਂਸਲ, ਤਲਵੰਡੀ ਭਾਈ
5 ਮੈਰਿਜ ਪੈਲਿਸ ਨਾਨ ਏ.ਸੀ. ਪ੍ਰਤੀ ਫੰਕਸ਼ਨ	300/- ਰੁਪਏ	ਨਗਰ ਕੌਂਸਲ, ਤਲਵੰਡੀ ਭਾਈ

6	ਫੋਰ ਵੀਲਰ ਗੱਡੀ ਪ੍ਰਤੀ ਵਹੀਕਲ ਦੀ ਵਿਕਰੀ ਤੇ	500/- ਰੁਪਏ	ਰੀਜ਼ਨਲ ਟਰਾਂਸਪੋਰਟ ਅਥਾਰਟੀ, ਫਿਰੋਜ਼ਪੁਰ
7	ਦੋ ਵੀਲਰ ਗੱਡੀ ਪ੍ਰਤੀ ਵਹੀਕਲ ਦੀ ਵਿਕਰੀ ਤੇ	100/- ਰੁਪਏ	ਰੀਜ਼ਨਲ ਟਰਾਂਸਪੋਰਟ ਅਥਾਰਟੀ, ਫਿਰੋਜ਼ਪੁਰ

ਨੋਟ: ਸ਼ਰਾਬ/ਬੀਅਰ ਤੇ ਕਰ ਵਿਭਾਗ ਵੱਲੋਂ ਲਾਇਸੈਂਸ ਫੀਸ ਲਗਾਈ ਗਈ ਹੈ। ਇਹ ਆਮਦਨ ਕਾਓ ਸੈਸ ਦੇ ਰੱਖ-ਰਖਾਓ ਲਈ ਵਰਤੀ ਜਾਣੀ ਹੈ।

ਚੰਡੀਗੜ੍ਹ
ਮਿਤੀ 13 ਮਈ, 2021

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,
ਸਥਾਨਕ ਸਰਕਾਰ ਵਿਭਾਗ